

I/28214/2020

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਿਰੋਜ਼ਪੁਰ

ਫਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ਤੋਂ 1085 ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਬਿਹਾਰ ਦੇ ਪੂਰਨੀਆਂ ਲਈ 13 ਵੀਂ ਸ਼੍ਰਮਿਕ ਐਕਸਪ੍ਰੈੱਸ ਟ੍ਰੇਨ ਹੋਈ ਰਵਾਨਾ

ਰਵਾਨਗੀ ਸਮੇਂ ਟ੍ਰੇਨ ਅੰਦਰ ਬੈਠੇ ਪ੍ਰਵਾਸੀ ਮਜ਼ਦੂਰਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ

.ਫਿਰੋਜ਼ਪੁਰ

ਫਿਰੋਜ਼ਪੁਰ ਸਮੇਤ ਮਾਲਵਾ ਦੇ ਹੋਰਨਾਂ ਜ਼ਿਲ੍ਹਿਆਂ ਦੇ 1085 ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਫਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ਤੋਂ 13 ਵੀਂ ਸਪੈਸ਼ਲ ਸ਼੍ਰਮਿਕ ਐਕਸਪ੍ਰੈੱਸ ਟਰੇਨ ਮੰਗਲਵਾਰ ਸ਼ਾਮ 7 ਵਜੇ ਬਿਹਾਰ ਦੇ ਪੂਰਨੀਆਂ ਲਈ ਰਵਾਨਾ ਹੋਈ। ਇਸ ਟ੍ਰੇਨ ਨੂੰ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ. ਕੁਲਵੰਤ ਸਿੰਘ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਕੁਮਾਰ ਸੈਰਭ ਰਾਜ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਡਿਪਟੀ ਕਮਿਸ਼ਨਰ ਸ. ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਲਾਕਡਾਊਨ ਕਰਕੇ ਫਸੇ ਮਜ਼ਦੂਰਾਂ ਨੂੰ ਆਪਣੇ ਘਰ ਵਾਪਸ ਭੇਜਣ ਲਈ ਪੰਜਾਬ ਸਰਕਾਰ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਗਈਆਂ ਹਨ, ਇਸੇ ਲੜੀ ਤਹਿਤ ਮੰਗਲਵਾਰ ਸ਼ਾਮ ਨੂੰ 7 ਵਜੇ ਫਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ਤੋਂ 13 ਵੀਂ ਟ੍ਰੇਨ ਬਿਹਾਰ ਦੇ (ਪੂਰਨੀਆ) ਲਈ ਰਵਾਨਾ ਕੀਤੀ ਗਈ। ਇਸ ਟ੍ਰੇਨ ਵਿੱਚ 1085 ਪ੍ਰਵਾਸੀ ਮਜ਼ਦੂਰਾਂ ਨੂੰ ਭੇਜਿਆ ਗਿਆ ਹੈ ਅਤੇ ਟ੍ਰੇਨ ਦਾ 11 ਲੱਖ 20 ਹਜ਼ਾਰ ਦਾ ਖਰਚਾ ਪੰਜਾਬ ਸਰਕਾਰ ਵੱਲੋਂ ਚੁੱਕਿਆ ਗਿਆ ਹੈ। ਉਨ੍ਹਾਂ ਦੱਸਿਆ ਕਿ 1085 ਪ੍ਰਵਾਸੀ ਮਜ਼ਦੂਰ (ਸ਼੍ਰਮਿਕ) ਰਵਾਨਾ ਕੀਤੇ ਗਏ ਹਨ ਤੇ ਸਾਰਿਆਂ ਨੂੰ ਫੂਡ ਪੈਕੇਟ, ਪਾਣੀ ਦੀਆਂ ਬੋਤਲਾਂ, ਫੇਸ ਮਾਸਕ ਵੀ ਉਪਲੱਬਧ ਕਰਵਾਏ ਗਏ, ਨਾਲ ਹੀ ਸੋਸ਼ਲ ਡਿਸਟੈਂਸਿੰਗ ਨੂੰ ਲੈ ਕੇ ਜਾਗਰੂਕ ਵੀ ਕੀਤਾ ਗਿਆ। ਟ੍ਰੇਨ ਦੀ ਰਵਾਨਗੀ ਮੌਕੇ ਅੰਦਰ ਬੈਠੇ ਸਾਰੇ ਪ੍ਰਵਾਸੀ ਮਜ਼ਦੂਰਾਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਹੀ ਉਹ ਇਸ ਐੱਖੀ ਘੜੀ ਵਿੱਚ ਆਪਣੇ ਘਰ ਵਾਪਸ ਪਰਤ ਰਹੇ ਹਨ। ਇਸ ਮੌਕੇ ਐਸ.ਡੀ.ਐਮ. ਸ੍ਰੀ ਅਮਿਤ ਗੁਪਤਾ ਅਤੇ ਕਾਨੂੰਗੋ ਸੰਤੋਖ ਸਿੰਘ ਹਾਜ਼ਰ ਸਨ।

I/28214/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਿਰੋਜ਼ਪੁਰ  
ਪ੍ਰੈਸ ਨੋਟ

ਸਿਹਤ ਵਿਭਾਗ ਦੀ ਟੀਮ ਵੱਲੋਂ ਐਕਸਪਾਇਰ ਸਮਾਨ ਕਰਵਾਇਆ ਗਿਆ ਨਸ਼ਟ

ਫ਼ਿਰੋਜ਼ਪੁਰ 27 ਮਈ 2020 ( )

ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸਿਵਲ ਸਰਜਨ ਡਾ. ਨਵਦੀਪ ਸਿੰਘ ਦੀ ਰਹਿਨੁਮਾਈ ਹੇਠ ਡੈਜੀਗਨੇਟਿਡ ਅਫ਼ਸਰ ਡਾ. ਅਨੀਤਾ ਤੇ ਫੂਡ ਸੇਫਟੀ ਦੀ ਟੀਮ ਵੱਲੋਂ ਫ਼ਿਰੋਜ਼ਪੁਰ ਛਾਉਣੀ ਦੇ ਬਾਜ਼ਾਰਾਂ ਵਿੱਚ ਵੱਖ-ਵੱਖ ਹਲਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ।

ਇਸ ਦੌਰਾਨ ਉਨ੍ਹਾਂ ਵੱਲੋਂ ਮਦਾਨ ਸਵੀਟ ਸ਼ੋਪ ਤੇ ਐਸ.ਕੇ ਸਵੀਟ ਸ਼ੋਪ ਵਿੱਚ ਕੋਕ, ਲਿਮਕਾ, ਫਰੂਟੀ, ਰੀਅਲ ਜੂਸ ਆਦਿ ਐਕਸਪਾਇਰ ਹੋਇਆ ਸਮਾਨ ਨਸ਼ਟ ਕਰਵਾਇਆ ਗਿਆ। ਪਵਨ ਜਰਨਲ ਸਟੋਰ ਫ਼ਿਰੋਜ਼ਪੁਰ ਛਾਉਣੀ ਤੋਂ ਇਲਾਵਾ ਉਨ੍ਹਾਂ ਵੱਲੋਂ ਕੁੱਝ ਕਰਿਆਨੇ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਤੇ ਦੁਕਾਨ ਤੇ ਐਕਸਪਾਇਰ ਬਿਸਕੁਟ, ਕੋਕ, ਭੂਜੀਆਂ ਆਦਿ ਸਮਾਨ ਨਸ਼ਟ ਕੀਤਾ ਗਿਆ। ਉਨ੍ਹਾਂ ਸਮੂਹ ਦੁਕਾਨਦਾਰਾਂ ਨੂੰ ਕੋਵਿਡ-19 ਦੀਆਂ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਐਡਵਾਇਜ਼ਰੀਆਂ ਦੀ ਪਾਲਣਾ ਕਰਨ ਲਈ ਕਿਹਾ ਤਾਂ ਜੋ ਕੋਰੋਨਾ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

I/28214/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਿਰੋਜ਼ਪੁਰ  
ਪ੍ਰੈਸ ਨੋਟ

ਸਿਹਤ ਵਿਭਾਗ ਦੀ ਟੀਮ ਵੱਲੋਂ ਐਕਸਪਾਇਰ ਸਮਾਨ ਕਰਵਾਇਆ ਗਿਆ ਨਸ਼ਟ

ਫ਼ਿਰੋਜ਼ਪੁਰ 27 ਮਈ 2020 ( )

ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸਿਵਲ ਸਰਜਨ ਡਾ. ਨਵਦੀਪ ਸਿੰਘ ਦੀ  
ਰਹਿਨੁਮਾਈ ਹੇਠ ਡੈਜੀਗਨੇਟਿਡ ਅਫ਼ਸਰ ਡਾ. ਅਨੀਤਾ ਤੇ ਫੂਡ ਸੇਫਟੀ ਦੀ ਟੀਮ ਵੱਲੋਂ ਫ਼ਿਰੋਜ਼ਪੁਰ ਛਾਉਣੀ ਦੇ  
ਬਾਜ਼ਾਰਾਂ ਵਿੱਚ ਵੱਖ-ਵੱਖ ਹਲਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ।

ਇਸ ਦੌਰਾਨ ਉਨ੍ਹਾਂ ਵੱਲੋਂ ਮਦਾਨ ਸਵੀਟ ਸ਼ੋਪ ਤੇ ਐਸ.ਕੇ ਸਵੀਟ ਸ਼ੋਪ ਵਿੱਚ ਕੋਕ, ਲਿਮਕਾ, ਫਰੂਟੀ, ਰੀਅਲ ਜੂਸ

I/28214/2020

ਆਦਿ ਐਕਸਪਾਇਰ ਹੋਇਆ ਸਮਾਨ ਨਸ਼ਟ ਕਰਵਾਇਆ ਗਿਆ। ਪਵਨ ਜਰਨਲ ਸਟੋਰ ਫ਼ਿਰੋਜ਼ਪੁਰ ਛਾਉਣੀ ਤੋਂ ਇਲਾਵਾ ਉਨ੍ਹਾਂ ਵੱਲੋਂ ਕੁੱਝ ਕਰਿਆਨੇ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਤੇ ਦੁਕਾਨ ਤੇ ਐਕਸਪਾਇਰ ਬਿਸਕੁਟ, ਕੋਕ, ਭੂਜੀਆਂ ਆਦਿ ਸਮਾਨ ਨਸ਼ਟ ਕੀਤਾ ਗਿਆ। ਉਨ੍ਹਾਂ ਸਮੂਹ ਦੁਕਾਨਦਾਰਾਂ ਨੂੰ ਕੋਵਿਡ-19 ਦੀਆਂ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਐਡਵਾਇਜ਼ਰੀਆਂ ਦੀ ਪਾਲਣਾ ਕਰਨ ਲਈ ਕਿਹਾ ਤਾਂ ਜੋ ਕੋਰੋਨਾ ਨੂੰ ਫੈਲਣ ਤੋਂ ਰੋਕਿਆ ਜਾ ਸਕੇ।